

III Level 4
ଓ Punjabi
ଅୟାମୀ ଗାଁ
କଥାରେ ଗ୍ରେନେଵାଲ୍
ଲିପି ଦିତେନ୍ଦ୍ର
ଲାଖାରେ ଗାଁ



ହେଲିଫଟ ଦିଲାଇଲାଇ

This work is licensed under a Creative Commons
Attribution 4.0 International License.
<https://creativecommons.org/licenses/by/4.0/>



This story originates from the African Storybook
(africanstorybook.org) and is brought to you by
Storybooks Canada in an effort to provide
children's stories in Canada's many languages.


Written by: Violet Otiemo
Illustrated by: Catherine Groenewald
Translated by: Anu Gili

ହେଲିଫଟ ଦିଲାଇଲାଇ

storybookscanada.ca

Storybooks Canada






ਉਡੋਨਗੇ ਅਤੇ ਅਪੀਓ ਆਪਣੇ ਪਿਤਾ ਦੇ ਨਾਲ ਸ਼ਹਿਰ ਵਿੱਚ ਰਹਿੰਦੇ ਸਨ। ਉਹ
ਛੁੱਟੀਆਂ ਲਈ ਉਤਾਵਲੇ ਸਨ। ਨਾ ਸਿਰਫ਼ ਕਿਉਂਕਿ ਸਕੂਲ ਬੰਦ ਹੋਵੇਗਾ ਪਰ
ਕਿਉਂਕਿ ਉਹ ਆਪਣੀ ਦਾਦੀ ਨੂੰ ਵੀ ਮਿਲਣ ਜਾਣਗੇ। ਉਹ ਵੱਡੀ ਝੀਲ ਦੇ ਨੇੜੇ
ਇੱਕ ਮੱਛੀਆਂ ਫੜਨ ਵਾਲੇ ਪਿੰਡ ਵਿੱਚ ਰਹਿੰਦੀ ਸੀ।

। ଦେଖିଲା କାହାର ଦୁଇ ମୁଖ୍ୟମଣି ଦେଖିଲା ଦେଖିଲା
 ମୁଖ୍ୟମଣି କାହାର ଦେଖିଲା । ଦେଖିଲା କାହାର ଦେଖିଲା ଦେଖିଲା
 ଦେଖିଲା କାହାର ଦେଖିଲା । ଦେଖିଲା କାହାର ଦେଖିଲା ଦେଖିଲା
 ମୁଖ୍ୟମଣି କାହାର ଦେଖିଲା । ଦେଖିଲା କାହାର ଦେଖିଲା





ਅਗਲੀ ਸਵੇਰ, ਉਹ ਆਪਣੇ ਪਿਤਾ ਜੀ ਦੀ ਕਾਰ ਵਿੱਚ ਪਿੰਡ ਵੱਲ ਰਵਾਨਾ ਹੋ ਗਏ। ਉਹ ਪਹਾੜਾਂ, ਜੰਗਲੀ ਜਾਨਵਰਾਂ ਅਤੇ ਚਾਹ ਦੀਆਂ ਫੈਕਟਰੀਆਂ ਦੇ ਲਾਗੇ ਡਰਾਈਵ ਕਰਕੇ ਗਏ। ਉਹਨਾਂ ਨੇ ਕਾਰਾਂ ਗਿਣੀਆਂ ਅਤੇ ਰੀਤ ਗਾਏ।






ਜਦ ਉਡੋਨਗੇ ਅਤੇ ਅਪੀਓ ਵਾਪਸ ਸਕੂਲ ਗਏ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਪਿੰਡ ਦੀ ਜ਼ਿੰਦਗੀ ਬਾਰੇ ਦੱਸਿਆ। ਕੁਝ ਬੱਚਿਆਂ ਨੇ ਮਹਿਸੂਸ ਕੀਤਾ ਕਿ ਸ਼ਹਿਰ ਵਿੱਚ ਜੀਵਨ ਚੰਗਾ ਹੈ। ਹੋਰਾਂ ਨੂੰ ਮਹਿਸੂਸ ਹੋਇਆ ਕਿ ਪਿੰਡ ਬਿਹਤਰ ਹੈ। ਪਰ ਸਭ ਸਹਿਮਤ ਸਨ ਕਿ ਉਡੋਨਗੇ ਅਤੇ ਅਪੀਓ ਦੀ ਦਾਦੀ ਬਹੁਤ ਵਧੀਆ ਹੈ!

፩፻፲፭


መስቀል ተቋማው እና ማቅረብ የሚያሳይ የሚያስፈልግ የሚያስፈልግ የሚያስፈልግ

የሚያስፈልግ የሚያስፈልግ






ਪਿਤਾ ਜੀ ਨੇ ਉਡੋਨਗੇ ਅਤੇ ਅਪੀਓ ਨੂੰ ਜਗਾਇਆ ਜਦ ਉਹ ਪਿੰਡ ਵਿੱਚ ਪਹੁੰਚ ਗਏ। ਉਹਨਾਂ ਨੂੰ ਆਪਣੀ ਦਾਦੀ, ਨਯਾਰ-ਕੰਨਯਾਦਾ, ਇੱਕ ਰੁੱਖ ਹੇਠ ਮੈਟ ਤੇ ਆਰਾਮ ਕਰਦੀ ਮਿਲੀ। ਨਯਾਰ-ਕੰਨਯਾਦਾ ਦਾ ਲੂਓ ਵਿੱਚ ਮਤਲਬ ਹੈ “ਕੰਨਯਾਦਾ ਦੇ ਲੋਕਾਂ ਦੀ ਧੀ”। ਉਹ ਇੱਕ ਤਾਕਤਵਰ ਅਤੇ ਸੁੰਦਰ ਔਰਤ ਸੀ।




ਜਦ ਉਹਨਾਂ ਦੇ ਪਿਤਾ ਜੀ ਉਹਨਾਂ ਨੂੰ ਲੈਣ ਲਈ ਆਏ, ਉਹ ਜਾਣਾ ਨਹੀਂ ਸੀ ਚਾਹੁੰਦੇ। ਬੱਚਿਆਂ ਨੇ ਨਯਾਰ-ਕੰਨਯਾਦਾ ਨੂੰ ਸ਼ਹਿਰ ਚਲਣ ਲਈ ਬੇਨਤੀ ਕੀਤੀ। ਉਸ ਨੇ ਮੁਸਕਰਾ ਕੇ ਕਿਹਾ, “ਮੈਂ ਸ਼ਹਿਰ ਲਈ ਬਹੁਤ ਬੁੱਢੀ ਹਾਂ। ਮੈਂ ਦੁਬਾਰਾ ਤੁਹਾਡੇ ਆਉਣ ਦੀ ਉਡੀਕ ਕਰਾਂਗੀ।”

। ମାୟ ଦେ ଥିଲୁମା „ନିର୍ମଳୀ କୁରୁ“ । ମାୟ ଦେ ଶ୍ରୀଦେଖ
„ଛୁଟ କରିବ ଯାଏ କୁରୁ“ । ଯତେ କରିବି କୁରୁ କରି ଉପରିଦେଖୁ
ଫରିଯାଇ ହେବାର କାହାର କାହାର । କାହାର କାହାର-କାହାର କାହାର କାହାର
କାହାର କାହାର କାହାର କାହାର କାହାର କାହାର କାହାର କାହାର କାହାର



। ଶ୍ରୀ କାହାର କୁରୁ କାହାର କାହାର କାହାର କାହାର କାହାର କାହାର
କାହାର କାହାର କାହାର କାହାର କାହାର କାହାର କାହାର କାହାର କାହାର
କାହାର କାହାର କାହାର କାହାର କାହାର କାହାର କାହାର କାହାର କାହାର
କାହାର କାହାର କାହାର କାହାର କାହାର କାହାର କାହାର କାହାର କାହାର
କାହାର କାହାର କାହାର କାହାର କାହାର କାହାର କାହାର କାହାର





ਤੋਹਫੇ ਖੇਲ੍ਹਣ ਤੋਂ ਬਾਅਦ, ਨਯਾਰ-ਕੰਨਯਾਦਾ ਨੇ ਰਵਾਇਤੀ ਤਰੀਕੇ ਵਿੱਚ ਆਪਣੇ
ਪੋਤੇ ਅਤੇ ਪੋਤੀ ਨੂੰ ਅਸੀਸ ਦਿੱਤੀ।





ਦਿਨ ਦੇ ਅੰਤ ਤੇ ਉਹਨਾਂ ਨੇ ਇਕੱਠਿਆਂ ਚਾਹ ਪੀਤੀ। ਉਹਨਾਂ ਨੇ ਕਮਾਈ ਦੇ ਪੇਸੇ
ਗਿਣਨ ਵਿੱਚ ਦਾਦੀ ਦੀ ਮਦਦ ਕੀਤੀ।

। ରେଖା ଲେଖି କଥା ଲୁହା
ଦିନ ପାଇଁ ପାଇଁ କଥା ଲୁହା ।



ମୁଖ କରିବାକୁ ପାଇଁ କଥା ଲୁହା
ଦିନ ପାଇଁ ପାଇଁ କଥା ଲୁହା । ମୁଖ କରିବାକୁ
ପାଇଁ କଥା ଲୁହା । ମୁଖ କରିବାକୁ ପାଇଁ କଥା ଲୁହା ।
ମୁଖ କରିବାକୁ ପାଇଁ କଥା ଲୁହା । ମୁଖ କରିବାକୁ ପାଇଁ କଥା ଲୁହା ।







ਉਹ ਰੁੱਖਾਂ ਤੇ ਚੜ੍ਹੇ ਅਤੇ ਝੀਲ ਦਾ ਪਾਣੀ ਛਿੜਕਿਆ।




ਇੱਕ ਸਵੇਰੇ, ਉਡੋਨਗੇ ਆਪਣੀ ਦਾਦੀ ਦੀਆਂ ਗਾਈਆਂ ਨੂੰ ਘਾਹ ਚਾਰਨ ਲਈ ਲੈ ਕੇ ਗਿਆ। ਉਹ ਇੱਕ ਗੁਆਂਢੀ ਦੇ ਫਾਰਮ ਵਿੱਚ ਭੱਜ ਗਈਆਂ। ਕਿਸਾਨ ਉਡੋਨਗੇ ਨਾਲ ਗੁੱਸੇ ਸੀ। ਉਸ ਨੇ ਗਾਵਾਂ ਨੂੰ ਰੱਖਣ ਦੀ ਧਮਕੀ ਦਿੱਤੀ ਕਿਉਂਕਿ ਉਹਨਾਂ ਨੇ ਉਸ ਦੀ ਫਸਲ ਖਾਈ ਸੀ। ਉਸ ਦਿਨ ਦੇ ਬਾਅਦ, ਮੁੰਡੇ ਨੇ ਧਿਆਨ ਦਿੱਤਾ ਕਿ ਗਾਵਾਂ ਮੁੜ ਮੁਸੀਬਤ ਵਿੱਚ ਨਾ ਫਸ ਜਾਣ।


। ମାନୁଷଙ୍କ ପାତ୍ରରେ ଯେ କ୍ରିକେଟ୍ ଖେଳର ଜ୍ଞାନକ୍ଷଣ
କ୍ରିକେଟ୍ ଖେଳ ଛାତ୍ର ଦେଖିଲୁ ଫୁଲ୍ଲି ଦିଅ । କ୍ରିକେଟ୍ ଖେଳରେ
ହେଉ କ୍ରିକେଟ୍ ଖେଳ ଛାତ୍ର ଦେଖିଲୁ ଛାତ୍ର ଦେଖିଲୁ ଫୁଲ୍ଲି ଦିଅ ।

କ୍ରିକେଟ୍ ଖେଳରେ କ୍ରିକେଟ୍ ଖେଳରେ କ୍ରିକେଟ୍ ଖେଳରେ
କ୍ରିକେଟ୍ ଖେଳରେ କ୍ରିକେଟ୍ ଖେଳରେ କ୍ରିକେଟ୍ ଖେଳରେ
କ୍ରିକେଟ୍ ଖେଳରେ କ୍ରିକେଟ୍ ଖେଳରେ କ୍ରିକେଟ୍ ଖେଳରେ





ਅਗਲੇ ਦਿਨ, ਬੱਚਿਆਂ ਦੇ ਪਿਤਾ ਸ਼ਹਿਰ ਵੱਲ ਵਾਪਸ ਗਏ ਅਤੇ ਉਹਨਾਂ ਨੂੰ
ਨਯਾਰ-ਕੰਨਯਾਦਾ ਨਾਲ ਛੱਡ ਗਏ।



ਉਡੋਨਗੇ ਅਤੇ ਅਪੀਓ ਘਰ ਦੇ ਕੰਮਾਂ ਵਿੱਚ ਆਪਣੀ ਦਾਦੀ ਦੀ ਮਦਦ ਕਰਦੇ।
ਉਹ ਪਾਣੀ ਅਤੇ ਬਾਲਣ ਲਿਆਉਂਦੇ। ਉਹ ਮੁਰਰੀਆਂ ਦੇ ਅੰਡੇ ਇਕੱਠੇ ਕਰਦੇ
ਅਤੇ ਬਾਗ ਵਿੱਚੋਂ ਸਬਜ਼ੀਆਂ ਚੁੱਕਦੇ।